

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

If I am bound by the noose of emotional attachment, then I shall bind You, Lord, with the bonds of love.

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥

Go ahead and try to escape, Lord; I have escaped by worshipping and adoring You. ||1||

ਮਾਧਵੇ ਜਾਨਤ ਹਹੁ ਜੈਸੀ ਤੈਸੀ ॥

O Lord, You know my love for You.

ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥

Now, what will You do? ||1||Pause||

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

A fish is caught, cut up, and cooked it in many different ways.

ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ ਬਿਸਰਿਓ ਪਾਨੀ ॥੨॥

Bit by bit, it is eaten, but still, it does not forget the water. ||2||

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

The Lord, our King, is father to no one, except those who love Him.

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥

The veil of emotional attachment has been cast over the entire world, but it does not bother the Lord's devotee. ||3||

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

Says Ravi Daas, my devotion to the One Lord is increasing; now, who can I tell this to?

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੁ ਸਹੀਐ ॥੪॥੨॥

That which brought me to worship and adore You - I am still suffering that pain. ||4||2||